

ਤੁਖਾਰੀ ਛੰਤ ਮਹਲਾ ੧

ਬਾਰਹ ਮਾਹਾ

ੴ ਸਤਿਗੁਰ ਪ੍ਰਸਾਦਿ ॥

ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥
 ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥
 ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ
 ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ
 ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥
 ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ
 ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ
 ਧਨ ਤੂ ਸੁਣਿ ਆਤਮ ਰਾਮਾ ॥੧॥ ਬਾਬੀਹਾ
 ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ
 ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ
 ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥
 ਨਵ ਘਰ ਥਾਪਿ ਮਹਲ ਘਰੁ ਉਚਉ ਨਿਜ
 ਘਰਿ ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ
 ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ
 ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ
 ਸੁਹਾਵੈ ॥੨॥ ਤੂ ਸੁਣਿ ਹਰਿ ਰਸ ਭਿੰਨੇ
 ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ
 ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ
 ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ
 ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ
 ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ
 ਪਵਿਤ੍ਰੁ ਸਰੀਰਾ ॥ ਨਾਨਕ ਦ੍ਰਿਸਟਿ ਦੀਰਘ
 ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥
 ਬਰਸੈ ਅੰਮ੍ਰਿਤ ਧਾਰ ਬੁੰਦ ਸੁਹਾਵਣੀ ॥
 ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ
 ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ
 ਭਾਵੈ ਧਨ ਉਭੀ ਗੁਣ ਸਾਰੀ ॥ ਘਰਿ ਘਰਿ
 ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ
 ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ
 ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ
 ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ
 ॥੪॥ ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥
 ਬਨ ਫੁਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੇ ॥
 ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ
 ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ
 ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥
 ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ
 ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ
 ਹਰਿ ਵਰੁ ਘਰਿ ਧਨ ਪਾਏ ॥੫॥ ਵੈਸਾਖੁ ਭਲਾ
 ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ
 ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ
 ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥
 ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ
 ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ
 ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ
 ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥
 ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ
 ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥
 ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ

ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ
 ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ
 ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ
 ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ
 ਗਹਿਲੀ ॥੨॥ ਆਸਾੜੁ ਭਲਾ ਸੂਰਜੁ ਗਗਨਿ
 ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥
 ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ
 ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ
 ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ
 ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥
 ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ
 ਜੀਵਣੁ ਪ੍ਰਭ ਨਾਲੇ ॥੩॥ ਸਾਵਣਿ ਸਰਸ ਮਨਾ
 ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ
 ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ
 ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ
 ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ
 ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ
 ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥
 ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ
 ਸਮਾਵਏ ॥੪॥ ਭਾਦਉ ਭਰਮਿ ਭੁਲੀ ਭਰਿ
 ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ
 ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ
 ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪ੍ਰਿਉ
 ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ
 ਡਸੰਤੇ ॥ ਮਛਰ ਡੰਗ ਸਾਇਰ ਭਰ ਸੁਭਰ
 ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ
 ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ
 ਜਾਈਐ ॥੧੦॥ ਅਸੁਨਿ ਆਉ ਪਿਰਾ ਸਾ
 ਧਨ ਝੁਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ
 ਦੂਜੈ ਭਾਇ ਖੁਈ ॥ ਝੁਠਿ ਵਿਗੁਤੀ ਤਾ ਪਿਰ
 ਮੁਤੀ ਕੁਕਹ ਕਾਹ ਸਿ ਫੁਲੇ ॥ ਆਗੈ ਘਾਮ
 ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥
 ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ
 ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ
 ਪਿਆਰੇ ਸਤਿਗੁਰ ਭਏ ਬਸੀਠਾ ॥੧੧॥
 ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥
 ਦੀਪਕੁ ਸਹਜਿ ਬਲੈ ਤਤਿ ਜਲਾਇਆ ॥
 ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ
 ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ
 ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ
 ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ
 ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ
 ਮਾਸਾ ॥੧੨॥ ਮੰਘਰ ਮਾਹੁ ਭਲਾ ਹਰਿ ਗੁਣ
 ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ
 ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ
 ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥
 ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ
 ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ
 ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ
 ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ
 ॥੧੩॥ ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ
 ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ
 ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ

ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ
 ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥
 ਦਰਸਨੁ ਦੇਹੁ ਦਇਆਪਤਿ ਦਾਤੇ ਗਤਿ
 ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ
 ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥
 ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ
 ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ
 ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ
 ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ
 ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥
 ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ
 ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ
 ਅਠਸਠਿ ਤੀਰਥ ਨਾਤਾ ॥੧੫॥ ਫਲਗੁਨਿ
 ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ
 ਰਹਸੁ ਭਇਆ ਆਪੁ ਗਵਾਇਆ ॥ ਮਨ
 ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ
 ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ
 ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ
 ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥
 ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ
 ਪਾਇਆ ਨਾਰੀ ॥੧੬॥ ਬੇ ਦਸ ਮਾਹ ਰੁਤੀ
 ਬਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ
 ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ
 ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥
 ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ
 ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ
 ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥
 ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ
 ਬਿਰੁ ਸੋਹਾਗੋ ॥੧੭॥੧॥